

# 13th round of India-China Corps Commander Level Meeting

October 11, 2021

.....

## ਭਾਰਤ-ਚੀਨ ਕੋਰ ਕਮਾਂਡਰ ਪੱਧਰੀ ਮੀਟਿੰਗ ਦਾ 13ਵਾਂ ਗੇੜ

11 ਅਕਤੂਬਰ, 2021

ਭਾਰਤ-ਚੀਨ ਕੋਰ ਕਮਾਂਡਰ ਪੱਧਰੀ ਮੀਟਿੰਗ ਦਾ 13ਵਾਂ ਗੇੜ 10 ਅਕਤੂਬਰ, 2021 ਨੂੰ ਚੂਸ਼ੁਲ-ਮੋਲਡੋ ਸਰਹੱਦੀ ਮੀਟਿੰਗ ਪੁਆਇੰਟ 'ਤੇ ਹੋਇਆ। ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਕਾਰ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਉੱਤੇ ਬਾਕੀ ਮੁੱਦਿਆਂ ਦੇ ਹੱਲ ਬਾਰੇ ਚਰਚਾ ਹੋਈ। ਭਾਰਤੀ ਪੱਖ ਨੇ ਕਿਹਾ ਕਿ ਅਸਲ ਕੰਟਰੋਲ ਰੇਖਾ ਉੱਤੇ ਮੌਜੂਦਾ ਸਥਿਤੀ ਹਾਲਾਤ ਨੂੰ ਬਦਲਣ ਦੀ ਇਕਪਾਸੜ ਚੀਨੀ ਕੋਸ਼ਿਸ਼ਾਂ ਅਤੇ ਦੁਵੱਲੇ ਸਮਝੌਤਿਆਂ ਦੀ ਉਲੰਘਣਾ ਕਾਰਨ ਹੋਈ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਚੀਨੀ ਪੱਖ ਬਾਕੀ ਖੇਤਰਾਂ ਵਿੱਚ ਨਵੇਂ ਕਦਮ ਚੁੱਕੇ ਤਾਂ ਜੋ ਪੱਛਮੀ ਖੇਤਰ ਵਿੱਚ ਅਸਲ ਕੰਟਰੋਲ ਰੇਖਾ ਉੱਤੇ ਅਮਨ ਅਤੇ ਸ਼ਾਂਤੀ ਦੀ ਬਹਾਲੀ ਹੋ ਸਕੇ। ਅਜਿਹਾ ਦੋਹਾਂ ਵਿਦੇਸ਼ ਮੰਤਰੀਆਂ ਦੁਆਰਾ ਦੁਸ਼ਾਂਬੇ ਵਿੱਚ ਆਪਣੀ ਹਾਲੀਆ ਮੀਟਿੰਗ ਵਿੱਚ ਦਿੱਤੀ ਗਈ ਸੋਧ ਅਨੁਸਾਰ ਵੀ ਹੋਵੇਗਾ, ਜਿਸ ਦੌਰਾਨ ਉਨ੍ਹਾਂ ਨੇ ਸਹਿਮਤੀ ਦਿੱਤੀ ਸੀ ਕਿ ਦੋਵਾਂ ਧਿਰਾਂ ਨੂੰ ਬਾਕੀ ਮੁੱਦਿਆਂ ਨੂੰ ਛੇਤੀ ਤੋਂ ਛੇਤੀ ਹੱਲ ਕਰਨਾ ਚਾਹੀਦਾ ਹੈ। ਭਾਰਤੀ ਪੱਖ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਕੀ ਖੇਤਰਾਂ ਵਿੱਚ ਅਜਿਹੇ ਹੱਲਾਂ ਨਾਲ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ 'ਚ ਮਦਦ ਮਿਲੇਗੀ। ਮੀਟਿੰਗ ਦੌਰਾਨ ਭਾਰਤੀ ਪੱਖ ਨੇ ਬਾਕੀ ਖੇਤਰਾਂ ਨੂੰ ਸੁਲਝਾਉਣ ਲਈ ਉਸਾਰੂ ਸੁਝਾਅ ਦਿੱਤੇ ਪਰ ਚੀਨੀ ਪੱਖ ਇਹਨਾਂ ਨਾਲ ਸਹਿਮਤ ਨਹੀਂ ਸੀ ਅਤੇ ਕੋਈ ਅਗਾਂਹਵਧੂ ਤਜਵੀਜ਼ ਵੀ ਨਹੀਂ ਦੇ ਸਕਿਆ। ਇਸ ਲਈ ਇਸ ਮੀਟਿੰਗ ਦੇ ਨਤੀਜੇ ਵਜੋਂ ਬਾਕੀ ਮੁੱਦਿਆਂ ਦਾ ਨਿਪਟਾਰਾ ਨਹੀਂ ਹੋ ਸਕਿਆ।

ਦੋਵੇਂ ਧਿਰਾਂ ਗੱਲਬਾਤ ਜਾਰੀ ਰੱਖਣ ਅਤੇ ਜ਼ਮੀਨੀ ਪੱਧਰ 'ਤੇ ਸਥਿਰਤਾ ਕਾਇਮ ਰੱਖਣ ਲਈ ਸਹਿਮਤ ਹੋਈਆਂ। ਸਾਨੂੰ ਆਸ ਹੈ ਕਿ ਚੀਨੀ ਪੱਖ ਦੁਵੱਲੇ ਸਬੰਧਾਂ ਦੇ ਸਮੁੱਚੇ ਪਰਿਪੇਖ ਨੂੰ ਧਿਆਨ ਵਿੱਚ ਰੱਖੇਗਾ ਅਤੇ ਪੂਰੀ ਤਰ੍ਹਾਂ ਦੁਵੱਲੇ ਸਮਝੌਤਿਆਂ ਅਤੇ ਪ੍ਰੋਟੋਕਾਲਾਂ ਦੀ ਪਾਲਣਾ ਕਰਦੇ ਹੋਏ ਬਾਕੀ ਮੁੱਦਿਆਂ ਦਾ ਛੇਤੀ ਹੱਲ ਕੱਢਣ ਲਈ ਕੰਮ ਕਰੇਗਾ।

ਨਵੀਂ ਦਿੱਲੀ

11 ਅਕਤੂਬਰ, 2021

DISCLAIMER: This is an approximate translation. The original is available in English on MEA's website and may be referred to as the official press release.